

Visit of Foreign Minister of Spain to India

June 15, 2022

ਸਪੇਨੀ ਵਿਦੇਸ਼ ਮੰਤਰੀ ਵੱਲੋਂ ਭਾਰਤ ਦੀ ਫੇਰੀ

15 ਜੂਨ, 2022

1. ਸਪੇਨ ਦੇ ਵਿਦੇਸ਼ ਮਾਮਲਿਆਂ, ਯੂਰਪੀ ਸੰਘ ਅਤੇ ਸਹਿਕਾਰਤਾ ਬਾਰੇ ਮੰਤਰੀ ਮਹਾਮਹਿਮ ਸ਼ੀਮਾਨ ਜੋਸ ਮੈਨੂਅਲ ਅਲਬਾਰੇਸ ਨੇ 15 ਜੂਨ 2022 ਨੂੰ ਭਾਰਤ ਦੀ ਆਪਣੀ ਪਹਿਲੀ ਅਧਿਕਾਰਤ ਯਾਤਰਾ ਕੀਤੀ।
2. ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਸਪੇਨੀ ਵਿਦੇਸ਼ ਮੰਤਰੀ ਨਾਲ ਦੁਵੱਲੀ ਗੱਲਬਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਸਮੁੱਚੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ। ਦੋਵਾਂ ਮੰਤਰੀਆਂ ਨੇ ਸਬੰਧਾਂ ਵਿੱਚ ਨਵੀਂ ਡੂੰਘਾਈ ਅਤੇ ਮੁੱਦੇ ਜੋੜਨ ਪ੍ਰਤੀ ਵਚਨਬੱਧਤਾ ਪ੍ਰਗਟਾਈ। ਵਪਾਰ ਅਤੇ ਨਿਵੇਸ਼, ਲੋਕ ਪੱਧਰੀ ਸਬੰਧਾਂ, ਜਲਵਾਯੂ ਸਹਿਯੋਗ, ਹਰੀ ਊਰਜਾ, ਵਿਗਿਆਨ ਅਤੇ ਤਕਨਾਲੋਜੀ, ਨਵੀਨਤਾ ਅਤੇ ਰੱਖਿਆ ਅਤੇ ਸੁਰੱਖਿਆ ਦੇ ਪ੍ਰਮੁੱਖ ਤਰਜੀਹੀ ਖੇਤਰਾਂ ਵਿੱਚ ਸਹਿਯੋਗ ਨੂੰ ਵਧਾਉਣ ਬਾਰੇ ਵਿਸਥਾਰਤ ਚਰਚਾ ਹੋਈ। ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਗੱਲਬਾਤ ਦੇ ਤਹਿਤ ਦੁਵੱਲੇ ਸੰਸਥਾਗਤ ਤੰਤਰਾਂ ਦੀਆਂ ਬਾਕਾਇਦਾ ਮੀਟਿੰਗਾਂ ਅਤੇ ਸਮਝੌਤਿਆਂ ਨੂੰ ਛੇਤੀ ਦੀ ਅੰਤਮ ਰੂਪ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਮੀਟਿੰਗ ਦੌਰਾਨ ਮੰਤਰੀਆਂ ਨੇ ਸੱਭਿਆਚਾਰਕ ਅਤੇ ਅਕਾਦਮਿਕ ਖੇਤਰਾਂ ਵਿੱਚ ਸਹਿਯੋਗ ਦੀ ਵਚਨਬੱਧਤਾ ਦੇ ਸਾਂਝੇ ਐਲਾਨਨਾਮੇ 'ਤੇ ਹਸਤਾਖਰ ਕੀਤੇ।
3. ਦੋਵਾਂ ਆਗੂਆਂ ਨੇ ਰੱਖਿਆ ਇਕਰਾਰਨਾਮੇ 'ਤੇ ਹਸਤਾਖਰ ਕਰਨ ਦਾ ਸੁਆਗਤ ਕੀਤਾ, ਜਿਸ ਦੇ ਹਿੱਸੇ ਵਜੋਂ ਏਅਰਬੱਸ ਸਪੇਨ 56 C295 ਜਹਾਜ਼ਾਂ ਦੀ ਸਪਲਾਈ ਕਰੇਗਾ, ਜਿਨ੍ਹਾਂ ਵਿੱਚੋਂ 40 ਭਾਰਤ ਵਿੱਚ ਬਣੇ ਹੋਣਗੇ, ਅਤੇ ਰੱਖਿਆ ਅਤੇ ਸੁਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਉੱਤੇ ਵੀ ਸਹਿਮਤ ਹੋਏ। ਭਾਰਤ ਨੇ ਮੇਕ ਇਨ ਇੰਡੀਆ ਅਤੇ ਆਤਮਨਿਰਭਰ ਭਾਰਤ ਰਾਹੀਂ ਆਪਣੇ ਰਾਸ਼ਟਰੀ ਰੱਖਿਆ ਨਿਰਮਾਣ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਿੱਚ ਦਿਖਾਈ ਗਈ ਸਪੇਨੀ ਦਿਲਚਸਪੀ ਦਾ ਸੁਆਗਤ ਕੀਤਾ। ਉਨ੍ਹਾਂ ਨੇ ਅੱਤਵਾਦ, ਹਿੰਸਕ ਕੱਟੜਵਾਦ ਅਤੇ ਸਾਈਬਰ ਅਪਰਾਧ ਨਾਲ ਜੁੜੀਆਂ ਸਾਂਝੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਮਿਲ ਕੇ ਕੰਮ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।
4. ਉਹਨਾਂ ਨੇ ਵਧ ਰਹੇ ਦੁਵੱਲੇ ਵਪਾਰ ਅਤੇ ਨਿਵੇਸ਼ ਸਬੰਧਾਂ ਦਾ ਸੁਆਗਤ ਕੀਤਾ ਅਤੇ ਸਾਂਝੇ ਹਿੱਤਾਂ ਦੇ ਨਵੇਂ ਖੇਤਰਾਂ ਵਿੱਚ ਉਹਨਾਂ ਦਾ ਵਿਸਤਾਰ ਕਰਨ ਉੱਤੇ ਸਹਿਮਤੀ ਪ੍ਰਗਟਾਈ। ਉਨ੍ਹਾਂ ਨੇ ਤਸੱਲੀ ਪ੍ਰਗਟਾਈ ਕਿ ਦੁਵੱਲਾ ਵਪਾਰ ਕੋਵਿਡ-ਪੂਰਵ ਪੱਧਰਾਂ ਤੋਂ ਪਾਰ ਜਾ ਚੁੱਕਾ ਹੈ ਅਤੇ ਇਸ ਦੇ ਹੋਰ ਵੀ ਵਧਣ ਦੀ ਬਹੁਤ ਸੰਭਾਵਨਾ ਹੈ। ਉਹ ਇਸ ਗੱਲ 'ਤੇ ਸਹਿਮਤ ਸਨ ਕਿ ਆਈਟੀ, ਫਾਰਮਾ ਅਤੇ ਨਵਿਆਉਣਯੋਗ ਵਰਗੇ ਖੇਤਰਾਂ ਵਿੱਚ ਵਧੇਰੇ ਮੌਕੇ ਹਨ ਅਤੇ ਹਰੀ ਹਾਈਡ੍ਰੋਜਨ, ਇਲੈਕਟ੍ਰਿਕ ਗਤੀਸ਼ੀਲਤਾ, ਉੱਨਤ ਸਮੱਗਰੀ, ਡੂੰਘੇ ਸਮੁੰਦਰੀ ਖੋਜ ਵਰਗੇ ਨਵੇਂ ਅਤੇ ਅਣਪਛਾਤੇ ਉੱਭਰ ਰਹੇ ਖੇਤਰਾਂ ਵਿੱਚ ਦੋਵੇਂ ਦੇਸ਼ ਵਧੇਰੇ ਸਹਿਯੋਗ ਕਰ ਸਕਦੇ ਹਨ।
5. ਮੰਤਰੀਆਂ ਨੇ ਆਪਸੀ ਹਿੱਤਾਂ ਦੇ ਕਈ ਖੇਤਰੀ ਅਤੇ ਆਲਮੀ ਮੁੱਦਿਆਂ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਜਲਵਾਯੂ ਤਬਦੀਲੀ, ਆਲਮੀ ਸਿਹਤ, ਟਿਕਾਊ ਵਿਕਾਸ ਅਤੇ ਅੱਤਵਾਦ ਵਿਰੋਧ ਵਰਗੀਆਂ ਸਾਂਝੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਸੀ ਸਮਝ ਅਤੇ ਹਿਮਾਇਤ ਦੀ ਗੱਲ ਕੀਤੀ।
6. ਉਨ੍ਹਾਂ ਨੇ ਇਸ ਮਹੀਨੇ ਦੇ ਅੰਤ ਵਿੱਚ ਭਾਰਤ-ਯੂਰਪੀ ਸੰਘ FTA ਗੱਲਬਾਤ ਦੀ ਮੁੜ ਸ਼ੁਰੂਆਤ ਹੋਣ ਦਾ ਸੁਆਗਤ ਕੀਤਾ। ਦੋਵਾਂ ਮੰਤਰੀਆਂ ਨੇ ਯੂਕਰੇਨ ਬਾਰੇ ਚੱਲ ਰਹੇ ਮਨੁੱਖੀ ਸੰਕਟ 'ਤੇ ਆਪਣੀ ਚਿੰਤਾ ਜ਼ਾਹਰ ਕੀਤੀ ਅਤੇ ਟਕਰਾਅ ਨੂੰ ਫੌਰਨ ਬੰਦ ਠੱਲ ਪਾਉਣ ਦੀ ਅਪੀਲ ਕੀਤੀ। ਅਫਗਾਨਿਸਤਾਨ ਬਾਰੇ ਦੋਵਾਂ ਧਿਰਾਂ ਨੇ ਅਫਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਤੱਕ ਨਿਰਵਿਘਨ ਪਹੁੰਚ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਅਫਗਾਨ ਖੇਤਰ ਦੀ ਵਰਤੋਂ ਅੱਤਵਾਦੀ ਸੰਗਠਨਾਂ ਦੁਆਰਾ ਇਸ ਖੇਤਰ ਵਿੱਚ ਅਸਥਿਰਤਾ ਫੈਲਾਉਣ ਲਈ ਨਹੀਂ ਕੀਤੀ ਜਾਣੀ ਚਾਹੀਦੀ ਹੈ।

7. ਉਨ੍ਹਾਂ ਨੇ ਹਿੰਦ-ਪ੍ਰਸ਼ਾਂਤ ਖੇਤਰ 'ਤੇ ਰਣਨੀਤਕ ਧਿਆਨ ਬਰਕਰਾਰ ਰੱਖਣ ਅਤੇ ਇੱਕੋ ਜਿਹੀ ਸੋਚ ਵਾਲੇ ਦੇਸ਼ਾਂ ਵਿਚਕਾਰ ਸਹਿਯੋਗੀ ਯਤਨਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਸਲ ਕੰਟਰੋਲ ਰੇਖਾ ਖੇਤਰ ਵਿੱਚ ਵਿਕਾਸ ਭਾਈਵਾਲੀ ਅਤੇ ਆਰਥਿਕ ਗਤੀਵਿਧੀਆਂ ਵਿੱਚ ਸਹਿਯੋਗ ਦੀ ਪੜਚੋਲ ਕਰਨ ਉੱਤੇ ਸਹਿਮਤੀ ਦਿੱਤੀ ਅਤੇ ਇਸ ਸੰਦਰਭ ਵਿੱਚ ਆਈਬੋਰੋ-ਅਮਰੀਕਨ ਕਾਨਫਰੰਸ ਬਾਰੇ ਚਰਚਾ ਕੀਤੀ। ਦੋਵਾਂ ਮੰਤਰੀਆਂ ਨੇ ਸੰਯੁਕਤ ਰਾਸ਼ਟਰ ਅਤੇ ਹੋਰ ਬਹੁਪੱਖੀ ਸੰਸਥਾਵਾਂ ਵਿੱਚ ਭਾਰਤ ਅਤੇ ਸਪੇਨ ਦਰਮਿਆਨ ਸਹਿਯੋਗ ਦੀ ਸ਼ਲਾਘਾ ਕੀਤੀ।

ਨਵੀਂ ਦਿੱਲੀ

15 ਜੂਨ, 2022

DISCLAIMER: This is an approximate translation. The original is available in English on MEA's website and may be referred to as the official press release.